

ਰਾਗੁ ਸੂਹੀ ਛੰਤ ਮਹਲਾ ੫ ਘਰੁ ੧ ੧ੳ ਸਤਿਗੁਰ ਪ੍ਰਸਾਦਿ ॥ ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ
 ॥ ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥ ਕੂੜੀ ਡੇਖਿ ਭੁਲੇ ਅਢੁ ਲਹੈ ਨ ਮੁਲੇ ਗੋਵਿਦ
 ਨਾਮੁ ਮਜੀਠਾ ॥ ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥ ਮਿਥਿਆ ਮੋਹਿ ਮਗਨੁ
 ਥੀ ਰਹਿਆ ਝੂਠ ਸੰਗਿ ਲਪਟਾਨਾ ॥ ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥

{ਪੰਨਾ 777}

ਪਦਅਰਥ:- ਬਾਵਰੇ—(ਮਾਇਆ ਦੇ ਮੋਹ ਵਿਚ) ਝੱਲੇ ਹੋ ਰਹੇ ਹੋ ਮਨੁੱਖ! ਕਾਏ—ਕਿਉਂ? ਦੇਖਿ—(ਇਸ ਮਾਇਆ ਨੂੰ) ਵੇਖ ਕੇ। ਭੁਲਾਨਾ—(ਜੀਵਨ-ਰਾਹ ਤੋਂ) ਖੁੰਝ ਗਿਆ ਹੈ। ਕੂੜਾ—ਝੂਠਾ, ਨਾਹ ਨਿਭ ਸਕਣ ਵਾਲਾ। ਕੁਸੰਭ ਰੰਗਾਨਾ—ਕਸੁਭੇ ਫੁੱਲ ਦੇ ਰੰਗ। ਕੂੜੀ—ਨਾਸਵੰਤ। ਡੇਖਿ—ਦੇਖ ਕੇ। ਅਢੁ—ਅੱਧੀ ਕੌੜੀ। ਥੀਵਹਿ—ਤੂੰ ਹੋ ਜਾਹਿੰਗਾ। ਲਾਲਾ—ਇਕ ਫੁੱਲ ਦਾ ਨਾਮ। ਚੀਨ੍ਹ—ਪਛਾਣ ਕੇ। ਮਿਥਿਆ—ਨਾਸਵੰਤ ਪਦਾਰਥ। ਮੋਹਿ—ਮੋਹ ਵਿਚ। ਮਗਨੁ—ਮਸਤ। ਸੰਗਿ—ਨਾਲ। ਦੀਨ—ਗਰੀਬੀ। ਕਿਰਪਾ ਨਿਧਿ—ਹੇ ਕਿਰਪਾ ਦੇ ਖਜ਼ਾਨੇ! ਲਾਜ-ਇੱਜ਼ਤ।1।

ਅਰਥ:- (ਮਾਇਆ ਦੇ ਮੋਹ ਵਿਚ) ਝੱਲੇ ਹੋ ਰਹੇ ਹੋ ਮਨੁੱਖ! (ਜੇ ਕੁਝ ਮੈਂ ਕਹਿ ਰਿਹਾ ਹਾਂ, ਇਸ ਨੂੰ ਧਿਆਨ ਨਾਲ) ਸੁਣ। ਤੂੰ (ਮਾਇਆ ਨੂੰ) ਵੇਖ ਕੇ ਕਿਉਂ (ਜੀਵਨ-ਰਾਹ ਤੋਂ) ਖੁੰਝ ਰਿਹਾ ਹੈ! ਹੇ ਬਾਵਰੇ! ਸੁਣ, (ਇਹ ਮਾਇਆ) ਕਸੁਭੇ ਦੇ ਰੰਗ (ਵਰਗੀ ਹੈ, ਤੂੰ ਇਸ ਨਾਲ) ਪਿਆਰ ਪਾਇਆ ਹੋਇਆ ਹੈ ਜੇ ਸਦਾ ਨਿਭਣ ਵਾਲਾ ਨਹੀਂ। ਤੂੰ (ਉਸ) ਨਾਸਵੰਤ (ਮਾਇਆ) ਨੂੰ ਵੇਖ ਕੇ ਜੀਵਨ-ਰਾਹ ਤੋਂ ਖੁੰਝ ਰਿਹਾ ਹੈ, (ਜਿਹੜੀ ਆਖਰ) ਅੱਧੀ ਕੌੜੀ ਮੁੱਲ ਭੀ ਨਹੀਂ ਵੱਟ ਸਕਦੀ। ਹੇ ਭਾਈ! ਪਰਮਾਤਮਾ ਦਾ ਨਾਮ ਹੀ ਮਜੀਠ ਦੇ ਪੱਕੇ ਰੰਗ ਵਾਂਗ ਸਦਾ ਸਾਥ ਨਿਬਾਹੁਣ ਵਾਲਾ) ਹੈ। ਜੇ ਤੂੰ ਗੁਰੂ ਦੇ ਮਿੱਠੇ ਸ਼ਬਦ ਨਾਲ ਡੂੰਘੀ ਸਾਂਝ ਪਾ ਕੇ (ਪਰਮਾਤਮਾ ਦਾ ਨਾਮ ਜਪਦਾ ਰਹੇ, ਤਾਂ) ਤੂੰ ਸੋਹਣੇ ਗੂੜ੍ਹੇ ਰੰਗ ਵਾਲੇ ਲਾਲ ਫੁੱਲ ਬਣ ਜਾਹਿੰਗਾ। ਪਰ ਤੂੰ ਤਾਂ ਨਾਸਵੰਤ (ਮਾਇਆ) ਦੇ ਮੋਹ ਵਿਚ ਮਸਤ ਹੋ ਰਿਹਾ ਹੈ, ਤੂੰ ਉਹਨਾਂ ਪਦਾਰਥਾਂ ਨਾਲ ਚੰਬੜ ਰਿਹਾ ਹੈਂ ਜਿਨ੍ਹਾਂ ਨਾਲ ਤੇਰਾ ਸਾਥ ਨਹੀਂ ਨਿਭਣਾ।

ਹੇ ਨਾਨਕ! (ਆਖ—) ਹੇ ਦਇਆ ਦੇ ਖਜ਼ਾਨੇ ਪ੍ਰਭੂ! (ਮੈਂ) ਗਰੀਬ (ਤੇਰੀ) ਸਰਨ (ਆਇਆ ਹਾਂ ਮੇਰੀ) ਲਾਜ ਰੱਖ, (ਜਿਵੇਂ) ਤੂੰ ਆਪਣੇ ਭਗਤਾਂ ਦੀ (ਲਾਜ ਰੱਖਦਾ ਆਇਆ ਹੈ)।1।

ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥ ਸੁਣਿ ਬਾਵਰੇ ਜੇ ਆਇਆ ਤਿਸੁ ਜਾਣਾ ॥ ਨਿਹਚਲੁ ਹਭ
 ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥ ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ
 ਗਹਿ ਰਹੀਐ ॥ ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥ ਨਾਨਕ ਦੀਨ ਭਗਤ ਭਵ
 ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥੨॥ {ਪੰਨਾ 777}

ਪਦਅਰਥ:- ਸੇਵਿ—ਸੇਵਾ-ਭਗਤੀ ਕਰ। ਨਾਥੁ ਪਰਾਣਾ—ਪ੍ਰਾਣਾਂ ਦਾ ਨਾਥ, ਜਿੰਦ ਦਾ ਮਾਲਕ। ਤਿਸੁ ਜਾਣਾ—ਉਸ ਨੂੰ (ਇਥੋਂ) ਜਾਣਾ (ਭੀ ਪਏਗਾ)। ਹਭ—ਸਾਰੀ ਲੁਕਾਈ, ਸਾਰੀ ਸ਼ਿਸ਼ਟੀ। ਨਿਹਚਲੁ—ਅਟੱਲ। ਵੈਸੀ—ਚਲੀ ਜਾਇਗੀ। ਪਰਦੇਸੀ—ਹੇ ਪਰਾਏ ਦੇਸ ਵਿਚ ਆਏ ਜੀਵ! ਸੰਗਿ—ਸੰਗਤਿ ਵਿਚ। ਮਿਲਿ ਰਹੀਐ—ਮਿਲ ਕੇ ਰਹਿਣਾ ਚਾਹੀਦਾ ਹੈ, (ਪ੍ਰਭੂ ਦੀ ਯਾਦ ਵਿਚ) ਮਿਲੇ ਰਹਿਣਾ ਚਾਹੀਦਾ ਹੈ। ਪਾਈਐ—ਮਿਲਦਾ ਹੈ। ਬੈਰਾਗੀ—(ਮਾਇਆ ਦੇ ਮੋਹ ਵਲੋਂ) ਉਪਰਾਮ (ਰਹਿ ਕੇ)। ਗਹਿ—ਫੜ ਕੇ। ਰਹੀਐ—ਟਿਕੇ ਰਹਿਣਾ ਚਾਹੀਦਾ ਹੈ। ਦੀਜੈ—ਭੇਟ ਕਰ ਦੇਹ। ਸੰਕ—ਸੰਕਾ, ਝਿਝਕ। ਨ ਕੀਜੈ—ਨਹੀਂ ਕਰਨੀ ਚਾਹੀਦੀ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਮਾਣਾ—ਅਹੰਕਾਰ। ਭਵ—ਸੰਸਾਰ-ਸਮੁੰਦਰ। ਆਖਿ—ਆਖ ਕੇ। ਵਖਾਣਾ—ਮੈਂ ਦੱਸਾਂ।2।

ਅਰਥ:- ਹੇ ਬਾਵਰੇ! ਸੁਣ; ਜਿੰਦ ਦੇ ਮਾਲਕ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰ। ਹੇ ਝੱਲੇ! ਸੁਣ, (ਇਥੇ ਸਦਾ ਕਿਸੇ

ਨਹੀਂ ਬੈਠ ਰਹਿਣਾ) ਜਿਹੜਾ (ਜੀਵ ਜਗਤ ਵਿਚ) ਆਇਆ ਹੈ ਉਸ ਨੂੰ (ਇਥੋਂ) ਜਾਣਾ ਭੀ ਪਏਗਾ।

ਹੇ ਪਰਾਏ ਦੇਸ ਵਿਚ ਆਏ ਜੀਵ! ਸੁਣ, (ਜਿਸ ਜਗਤ ਨੂੰ ਤੂੰ) ਅਟੱਲ (ਸਮਝ ਰਿਹਾ ਹੈ, ਇਹ) ਸਾਰੀ ਸ੍ਰਿਸ਼ਟੀ ਨਾਸ ਹੋ ਜਾਇਗੀ। ਹੇ ਪਰਦੇਸੀ! ਸਾਧ ਸੰਗਤਿ ਵਿਚ (ਟਿਕ ਕੇ) ਪ੍ਰਭੂ-ਚਰਨਾਂ ਵਿਚ ਜੁੜੇ ਰਹਿਣਾ ਚਾਹੀਦਾ ਹੈ। ਹੇ ਭਾਈ! ਸੁਣ, (ਮਾਇਆ ਦੇ ਮੋਹ ਵਲੋਂ) ਉਪਰਾਮ (ਹੋ ਕੇ ਹੀ) ਚੰਗੀ ਕਿਸਮਤ ਨਾਲ ਪ੍ਰਭੂ ਨੂੰ ਮਿਲ ਸਕੀਦਾ ਹੈ, (ਇਸ ਵਾਸਤੇ) ਪ੍ਰਭੂ ਦੇ ਚਰਨਾਂ ਨੂੰ ਚੰਗੀ ਤਰ੍ਹਾਂ ਫੜ ਰੱਖਣਾ ਚਾਹੀਦਾ ਹੈ।

ਹੇ ਭਾਈ! ਇਹ ਮਨ ਗੁਰੂ ਦੇ ਹਵਾਲੇ ਕਰ, (ਇਸ ਵਿਚ ਰਤਾ ਭਰ ਭੀ) ਝਿੜਕਣਾ ਨਹੀਂ ਚਾਹੀਦਾ। ਗੁਰੂ ਦੀ ਸਰਨ ਪੈ ਕੇ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ।

ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ—) ਹੇ (ਸਰਨ ਪਏ) ਗਰੀਬਾਂ ਨੂੰ ਅਤੇ ਭਗਤਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲੇ! (ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕਿਹੜੇ ਕਿਹੜੇ ਗੁਣ ਆਖ ਕੇ ਦੱਸ ਸਕਦਾ ਹਾਂ?।2।

ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥ ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥ ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥ ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥ ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥ {ਪੰਨਾ 777}

ਪਦਾਰਥ:- ਕਿਆ ਕੀਚੈ—ਨਹੀਂ ਕਰਨਾ ਚਾਹੀਦਾ। ਕੂੜਾ—ਝੂਠਾ। ਮਾਨੋ—ਅਹੰਕਾਰ। ਹਭੁ—ਸਾਰਾ। ਗਰਬੁ—ਮਾਣ। ਨਿਹਚਲੁ—ਅਟੱਲ। ਹਭ—ਸਾਰੀ ਸ੍ਰਿਸ਼ਟੀ। ਮਿਥਿਆ—ਝੂਠਾ। ਹੋਇ—ਬਣਿਆ ਰਹੁ। ਜੀਵਤ ਮਰੀਐ—ਜੇ ਜੀਉਂਦੇ ਮਰੇ ਰਹੀਏ, ਜੇ ਸਦਾ ਆਪਾ-ਭਾਵ ਦੂਰ ਕਰੀ ਰੱਖੀਏ। ਭਉਜਲੁ—ਸੰਸਾਰ-ਸਮੁੰਦਰ। ਥੀਵੈ—ਹੋਵੇ। ਕਰਮਿ—(ਪ੍ਰਭੂ ਦੀ) ਮਿਹਰ ਨਾਲ। ਸੇਵੀਜੈ—ਸਰਨ ਪੈਣਾ ਚਾਹੀਦਾ ਹੈ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਪੀਜੈ—ਪੀਣਾ ਚਾਹੀਦਾ ਹੈ। ਲਾਵਹਿ—(ਹੇ ਪ੍ਰਭੂ!) ਤੂੰ ਜੋੜਦਾ ਹੈਂ। ਸਹਜਿ—ਆਤਮਕ ਅਡੋਲਤਾ ਵਿਚ। ਜਿਸੁ ਧਿਆਨੋ—ਜਿਸ ਦੀ ਸੁਰਤਿ। ਹਰਿ ਦੁਆਰੈ—ਹਰੀ ਦੇ ਦਰ ਤੇ। ਹਉ—ਮੈਂ, ਹਉਂ। ਸਦ—ਸਦਾ।3।

ਅਰਥ:- ਹੇ ਭਾਵਰੇ! (ਨਾਸਵੰਤ ਪਦਾਰਥਾਂ ਦਾ) ਝੂਠਾ ਅਹੰਕਾਰ ਨਹੀਂ ਕਰਨਾ ਚਾਹੀਦਾ। ਹੇ ਬਾਵਰੇ! ਸੁਣ, (ਪਦਾਰਥਾਂ ਨਾਲੋਂ ਸੰਬੰਧ ਟੁੱਟਿਆਂ ਇਹ) ਸਾਰਾ ਮਾਣ ਤੇ ਗੁਮਾਨ ਭੀ ਮੁੱਕ ਜਾਇਗਾ। ਹੇ ਭਾਈ! ਜਿਸ ਜਗਤ ਨੂੰ ਸਦਾ-ਬਿਰ ਸਮਝਦਾ ਹੈ, ਇਹ ਸਾਰੀ ਸ੍ਰਿਸ਼ਟੀ ਚਲੀ ਜਾਣ ਵਾਲੀ ਹੈ, ਇਸ ਦਾ ਮਾਣ ਕਰਨਾ ਝੂਠਾ ਕਰਮ ਹੈ। (ਇਥੇ) ਗੁਰੂ ਦਾ ਪ੍ਰਭੂ ਦਾ ਦਾਸ ਬਣੇ ਰਹਿਣਾ ਚਾਹੀਦਾ ਹੈ। ਜੇ ਸਦਾ ਆਪਾ-ਭਾਵ ਦੂਰ ਕਰੀ ਰੱਖੀਏ, ਤਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ,) ਜੇ (ਪਰਮਾਤਮਾ ਦੀ) ਮਿਹਰ ਨਾਲ (ਮੱਥੇ ਉਤੇ ਲੇਖ) ਲਿਖਿਆ ਹੋਇਆ ਹੋਵੇ। ਹੇ ਭਾਈ! ਗੁਰੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ (ਗੁਰੂ ਪਾਸੋਂ ਹੀ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਸਕੀਦਾ ਹੈ। (ਪਰ, ਹੇ ਪ੍ਰਭੂ! ਉਹੀ ਮਨੁੱਖ ਤੇਰਾ ਨਾਮ-ਅੰਮ੍ਰਿਤ ਪੀਦਾ ਹੈ,) ਜਿਸ ਦੀ ਸੁਰਤਿ ਤੂੰ ਆਤਮਕ ਅਡੋਲਤਾ ਵਿਚ ਟਿਕਾਂਦਾ ਹੈਂ।

ਹੇ ਹਰੀ! (ਤੇਰਾ ਦਾਸ) ਨਾਨਕ ਤੇਰੇ ਦਰ ਤੇ ਤੇਰੀ ਸਰਨ ਆ ਪਿਆ ਹੈ। ਮੈਂ (ਤੈਥੋਂ) ਸਦਾ ਸਦਾ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ।3।

ਸੁਣਿ ਬਾਵਰੇ ਮਤੁ ਜਾਣਹਿ ਪ੍ਰਭੂ ਮੈ ਪਾਇਆ ॥ ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੂ ਧਿਆਇਆ ॥ ਜਿਨਿ ਪ੍ਰਭੂ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥ ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥ ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੂ ਲਧਾ ਹਮ ਤਿਸੁ ਪਹਿ

ਆਪੁ ਵੇਚਾਇਆ ॥ ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥ ੪੧੯॥ {ਪੰਨਾ 777}

ਪਦਅਰਥ:- ਮਤੁ ਜਾਣਹਿ—ਮਤਾਂ ਤੂੰ ਇਹ ਖਿਆਲ ਕਰੋ। ਪਾਇਆ—ਲੱਭ ਲਿਆ ਹੈ। ਥੀਉ—ਹੋ ਜਾ। ਰੇਣੁ—ਚਰਨ-ਧੂੜ। ਜਿਨਿ—ਜਿਸ (ਮਨੁੱਖ) ਨੇ। ਤਿਨਿ—ਉਸ ਨੇ। ਪਾਈਐ—ਪ੍ਰਾਪਤ ਹੁੰਦਾ ਹੈ। ਸਦ—ਸਦਾ। ਆਪੁ—ਆਪਾ-ਭਾਵ। ਧਨੁ—{DNX} ਸਲਾਹੁਣ-ਜੋਗ। ਭਾਗ ਸੁਧਾ—ਸੁੱਧ ਭਾਗ, ਚੰਗੇ ਭਾਗ। ਲਧਾ—ਲੱਧਾ, ਲੱਭ ਲਿਆ। ਹਮ—ਮੈਂ। ਆਪੁ—ਆਪਣਾ ਆਪ। ਪਹਿ—ਪਾਸ, ਕੋਲ। ਸੁਖ ਸਾਗਰ—ਹੇ ਸੁਖਾਂ ਦੇ ਸਮੁੰਦਰ! ਅਪਨਾਇਆ—ਆਪਣੇ (ਸੇਵਕ) ਦੀ।4।

ਅਰਥ:- ਹੇ (ਮਾਇਆ ਦੇ ਮੋਹ ਵਿਚ) ਝੱਲੇ (ਹੋ ਰਹੇ) ਮਨੁੱਖ (ਜੋ ਕੁਝ ਮੈਂ ਕਹਿ ਰਿਹਾ ਹਾਂ, ਧਿਆਨ ਨਾਲ) ਸੁਣ। ਇਹ ਨਾਹ ਸਮਝ ਕਿ (ਮਾਇਆ ਦੇ ਮਾਣ ਵਿਚ ਰਹਿ ਕੇ ਭੀ) ਮੈਂ (ਭਾਵ, ਤੂੰ) ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ। ਹੇ ਬਾਵਰੇ! ਸੁਣ, ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, (ਉਹਨਾਂ ਦੇ) ਚਰਨਾਂ ਦੀ ਧੂੜ ਬਣਿਆ ਰਹੁ (ਤਾਂ ਹੀ ਪ੍ਰਭੂ-ਮਿਲਾਪ ਹੁੰਦਾ ਹੈ)।

ਹੇ ਭਾਈ! ਜਿਸ (ਮਨੁੱਖ) ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਸ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ ਹੈ। ਵੱਡੇ ਭਾਗਾਂ ਨਾਲ (ਪਰਮਾਤਮਾ ਦਾ) ਦਰਸਨ ਹੁੰਦਾ ਹੈ। ਗਰੀਬੀ ਸੁਭਾਉ ਵਾਲਾ ਬਣਿਆ ਰਿਹਾ ਕਰ, (ਜਿਨ੍ਹਾਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਤੋਂ) ਸਦਾ ਸਦਕੇ ਹੋਇਆ ਕਰ। ਹੇ ਭਾਈ! ਆਪਾ-ਭਾਵ ਚੰਗੀ ਤਰ੍ਹਾਂ ਦੂਰ ਕਰ ਦੇਣਾ ਚਾਹੀਦਾ ਹੈ।

ਹੇ ਭਾਈ! ਜਿਸ (ਮਨੁੱਖ) ਨੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ, ਉਹ ਸਲਾਹੁਣ-ਜੋਗ ਹੋ ਗਿਆ, ਉਸ ਦੇ ਚੰਗੇ ਭਾਗ ਹੋ ਗਏ। ਮੈਂ ਤਾਂ ਆਪਣਾ ਆਪ ਅਜਿਹੇ ਮਨੁੱਖ ਅੱਗੇ ਭੇਟ ਕਰ ਦਿੱਤਾ ਹੈ।

ਹੇ ਨਾਨਕ! (ਆਖ—) ਹੇ ਗਰੀਬਾਂ ਦੀ ਸਹਾਇਤਾ ਕਰਨ ਵਾਲੇ! ਹੇ ਸੁਖਾਂ ਦੇ ਸਮੁੰਦਰ! (ਮੈਂ ਤੇਰੀ ਸਰਨ ਆਇਆ ਹਾਂ) ਆਪਣੇ ਸੇਵਕ ਦੀ ਲਾਜ ਰੱਖ।4।1।